

ਸਿਰੀਰਾਗੁ ਮਹਲਾ ੧ ਘਰੁ ੪ ॥

Siree Raag, First Mehl, Fourth House:

ਏਕਾ ਸੁਰਤਿ ਜੇਤੇ ਹੈ ਜੀਅ ॥

There is one awareness among all created beings.

ਸੁਰਤਿ ਵਿਹੂਣਾ ਕੋਇ ਨ ਕੀਅ ॥

None have been created without this awareness.

ਜੇਹੀ ਸੁਰਤਿ ਤੇਹਾ ਤਿਨ ਰਾਹੁ ॥

As is their awareness, so is their way.

ਲੇਖਾ ਇਕੋ ਆਵਹੁ ਜਾਹੁ ॥੧॥

According to the account of our actions, we come and go in reincarnation.

॥1॥

ਕਾਹੇ ਜੀਅ ਕਰਹਿ ਚਤੁਰਾਈ ॥

Why, O soul, do you try such clever tricks?

ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥

Taking away and giving back, God does not delay. ॥1॥Pause॥

ਤੇਰੇ ਜੀਅ ਜੀਆ ਕਾ ਤੋਹਿ ॥

All beings belong to You; all beings are Yours. O Lord and Master,

ਕਿਤ ਕਉ ਸਾਹਿਬ ਆਵਹਿ ਰੋਹਿ ॥

how can You become angry with them?

ਜੇ ਤੂ ਸਾਹਿਬ ਆਵਹਿ ਰੋਹਿ ॥

Even if You, O Lord and Master, become angry with them,

ਤੂ ਓਨਾ ਕਾ ਤੇਰੇ ਓਹਿ ॥੨॥

still, You are theirs, and they are Yours. ॥2॥

ਅਸੀ ਬੋਲਵਿਗਾੜ ਵਿਗਾੜਹ ਬੋਲ ॥

We are foul-mouthed; we spoil everything with our foul words.

ਤੂ ਨਦਰੀ ਅੰਦਰਿ ਤੋਲਹਿ ਤੋਲ ॥

You weigh us in the balance of Your Glance of Grace.

ਜਹ ਕਰਣੀ ਤਹ ਪੂਰੀ ਮਤਿ ॥

When one's actions are right, the understanding is perfect.

ਕਰਣੀ ਬਾਝਹੁ ਘਟੇ ਘਟਿ ॥੩॥

Without good deeds, it becomes more and more deficient. ||3||

ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥

Prays Nanak, what is the nature of the spiritual people?

ਆਪੁ ਪਛਾਣੈ ਬੂਝੈ ਸੋਇ ॥

They are self-realized; they understand God.

ਗੁਰ ਪਰਸਾਦਿ ਕਰੇ ਬੀਚਾਰੁ ॥

By Guru's Grace, they contemplate Him;

ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥

such spiritual people are honored in His Court. ||4||30||